

ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥

In the month of Jayt'h, the bride longs to meet with the Lord. All bow in humility before Him.

ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥

One who has grasped the hem of the robe of the Lord, the True Friend-no one can keep him in bondage.

ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥

God's Name is the Jewel, the Pearl. It cannot be stolen or taken away.

ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥

In the Lord are all pleasures which please the mind.

ਜੇ ਹਰਿ ਲੋੜੇ ਸੇ ਕਰੇ ਸੇਈ ਜੀਅ ਕਰੰਨਿ ॥

As the Lord wishes, so He acts, and so His creatures act.

ਜੇ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥

They alone are called blessed, whom God has made His Own.

ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੇਵੰਨਿ ॥

If people could meet the Lord by their own efforts, why would they be crying out in the pain of separation?

ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥

Meeting Him in the Saadh Sangat, the Company of the Holy, O Nanak, celestial bliss is enjoyed.

ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥

In the month of Jayt'h, the playful Husband Lord meets her, upon whose forehead such good destiny is recorded. ||4||